

ਗੁਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੈਂ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥  
ਹਮ ਹੋਵਹੁ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥ ਮੇਰੈ ਮਨਿ  
ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੈਂ ਕਉ ਕਰਹੁ  
ਉਪਦੇਸੁ ਹਰਿ ਮਿਲੈ ਮਿਲਾਇਆ ॥ ੧ ॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ  
ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ  
ਪਦੁ ਪਾਇਆ ॥ ੨ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ  
ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥ ੩ ॥  
ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ  
ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੩॥੫॥ {ਪੰਨਾ 493-494}

ਪਦਅਰਥ:- ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ। ਸਖੀ ਸਹੇਲੀ ਮੇਰੀ—ਹੇ ਮੇਰੀ ਸਖੀਹੋ ਸਹੇਲੀਹੋ! ਮੈਂ  
ਕਉ—ਮੈਨੂੰ। ਪ੍ਰਾਨ ਜੀਵਾਇਆ—ਜਿਵਾਲਣ ਵਾਲਾ, ਆਤਮਕ ਜੀਵਨ ਦੇਣ ਵਾਲਾ! ਹਮ ਹੋਵਹੁ—ਅਸੀਂ  
ਹੋਵਾਂਗੇ, ਮੈਂ ਹੁੰਦਾ ਹਾਂ। ਲਾਲੇ—ਦਾਸ। ਗੋਲੇ—ਗੁਲਾਮ। ਅਨਦਿਨੁ—ਹਰ ਰੋਜ਼, ਹਰ ਵੇਲੇ।1।

ਮਨਿ—ਮਨ ਵਿਚ। ਤਨਿ—ਹਿਰਦੇ ਵਿਚ। ਬਿਰਹੁ—ਪ੍ਰੇਮ, ਲਗਨ। ਪਗ—ਪੈਰ। ਸਖਾ—ਮਿੱਤਰ।1। ਰਹਾਉ।

ਵਚਨ ਗੁਰੂ—ਗੁਰੂ ਦੇ ਬਚਨ। ਭਾਇਆ—ਚੰਗੇ ਲੱਗਦੇ। ਨਿਰਬਾਣੀ—ਨਿਰਲੇਪ। ਨਿਰਬਾਣ ਪਦੁ—ਵਾਸਨਾ-  
ਰਹਿਤ ਆਤਮਕ ਦਰਜਾ।2।

ਸੰਗੁ—ਮੇਲ, ਸਾਥ। ਜਮਿ—ਜਮ ਨੇ, ਆਤਮਕ ਮੌਤ ਨੇ।3।

ਜਨੁ ਨਾਨਕੁ ਬੋਲੇ—ਦਾਸ ਨਾਨਕ ਬੋਲਦਾ ਹੈ। ਗੁਣ ਬਾਣੀ—ਪਰਮਾਤਮਾ ਦੇ ਗੁਣਾਂ ਨਾਲ ਭਰੀ ਬਾਣੀ। ਨਾਮਿ—  
ਨਾਮ ਵਿਚ।4।

ਅਰਥ:- ਹੇ ਗੁਰੂ ਦੇ ਸਨਮੁਖ ਰਹਿਣ ਵਾਲੇ ਸਿੱਖੋ! ਹੇ ਮੇਰੀ ਸਖੀ ਸਹੇਲੀਹੋ! ਮੈਨੂੰ ਆਤਮਕ ਜੀਵਨ ਦੇਣ ਵਾਲੇ ਹਰਿ-  
ਨਾਮ ਦੀ ਦਾਤਿ ਦਿਉ। ਮੈਂ ਉਹਨਾਂ ਗੁਰਸਿੱਖਾਂ ਦਾ ਦਾਸ ਹਾਂ, ਗੁਲਾਮ ਹਾਂ, ਜੇਹੜੇ ਹਰ ਵੇਲੇ ਸਰਬ-ਵਿਆਪਕ  
ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ।1।

ਹੇ ਮੇਰੀ ਜਿੰਦ ਦੇ ਸਾਥੀ ਗੁਰ-ਸਿੱਖੋ! ਹੇ ਭਰਾਵੋ! (ਮੇਰੇ ਚੰਗੇ ਭਾਗਾਂ ਨੂੰ ਪਰਮਾਤਮਾ ਨੇ) ਮੇਰੇ ਮਨ ਵਿਚ ਮੇਰੇ ਹਿਰਦੇ  
ਵਿਚ ਗੁਰਸਿੱਖਾਂ ਦੇ ਚਰਨਾਂ ਦਾ ਪ੍ਰੇਮ ਪੈਦਾ ਕਰ ਦਿੱਤਾ ਹੈ। ਤੁਸੀਂ ਮੈਨੂੰ ਇਹੋ ਜਿਹਾ ਉਪਦੇਸ਼ ਕਰੋ, (ਜਿਸ ਦੀ  
ਬਰਕਤਿ ਨਾਲ) ਤੁਹਾਡਾ ਮਿਲਾਇਆ ਪਰਮਾਤਮਾ ਮੈਨੂੰ ਮਿਲ ਪਏ।1। ਰਹਾਉ।

ਹੇ ਭਰਾਵੋ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ  
ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ। ਗੁਰੂ ਦੇ ਉਹ ਪਿਆਰੇ ਸਿੱਖ ਵੱਡੇ  
ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ  
ਹਨ।2।

ਹੇ ਭਰਾਵੋ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ਉਹਨਾਂ ਨੂੰ  
ਸਤਿਗੁਰੂ ਦੀ ਸਾਥ ਸੰਗਤਿ ਭੀ ਪਿਆਰੀ ਲੱਗਦੀ ਹੈ।

ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤਿ ਦਾ ਸਾਥ ਪਸੰਦ ਨਹੀਂ ਆਉਂਦਾ, ਉਹ ਬਦ-ਕਿਸਮਤ ਰਹਿ ਜਾਂਦੇ ਹਨ,  
ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਮੂਲਚਾ ਖਾ ਲਿਆ ਹੁੰਦਾ ਹੈ।3।

ਹੇ ਭਰਾਵੋ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉਤੇ ਦਇਆ ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ ਮਿਲ ਪੈਂਦਾ ਹੈ। ਦਾਸ ਨਾਨਕ ਭੀ ਪਰਮਾਤਮਾ ਦੀ ਸਿਫਤਿ-ਸਾਲਾਹ ਵਾਲੀ ਬਾਣੀ ਗੁਰਬਾਣੀ ਹੀ (ਨਿੱਤ) ਉਚਾਰਦਾ ਹੈ। ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।4।5।